

Candidates must write the Code on the title page of the answer-book.

ਰੋਲ ਨੰਬਰ

--	--	--	--	--	--	--

- ਕਿਰਪਾ ਕਰਕੇ ਨਿਰੀਖਣ ਕਰੋ ਲਵੇ ਕਿ ਇਸ ਪ੍ਰਸ਼ਨ ਪੱਤਰ ਤੇ ਛਥੇ ਹੋਏ **11** ਪੰਨੇ ਹਨ ।
- ਪ੍ਰਸ਼ਨ ਪੱਤਰ ਦੇ ਉੱਪਰ ਸੱਜੇ ਹੱਥ ਦਿੱਤੇ ਗਏ ਕੋਡ ਨੰ. ਨੂੰ ਪ੍ਰੀਖਿਆਰਥੀ ਉੱਤਰ ਪੁਸ਼ਟਿਕਾ ਦੇ ਮੁੱਖ ਪੰਨੇ ਤੇ ਜ਼ਰੂਰ ਲਿਖਣ ।
- ਕਿਰਪਾ ਕਰਕੇ ਦੇਖ ਲਵੇ ਕਿ ਇਸ ਪ੍ਰਸ਼ਨ ਪੱਤਰ ਵਿਚ **36** ਪ੍ਰਸ਼ਨ ਹਨ ।
- **ਕਿਰਪਾ ਕਰਕੇ ਉੱਤਰ ਲਿਖਣਾ ਸ਼ੁਰੂ ਕਰਨ ਤੋਂ ਪਹਿਲਾਂ, ਪ੍ਰਸ਼ਨ ਦਾ ਕ੍ਰਮਾਂਕ (ਸੀਰਿਆਲ ਨੰਬਰ) ਜ਼ਰੂਰ ਲਿਖੋ ।**
- ਇਸ ਪ੍ਰਸ਼ਨ ਪੱਤਰ ਨੂੰ ਪੜ੍ਹਨ ਦੇ ਲਈ 15 ਮਿੰਟ ਦਾ ਸਮਾਂ ਦਿੱਤਾ ਗਿਆ ਹੈ । ਪ੍ਰਸ਼ਨ ਪੱਤਰ ਸਵੇਰੇ 10.15 ਵਜੇ ਵੰਡੇ ਜਾਣਗੇ । 10.15 ਵਜੇ ਤੋਂ 10.30 ਵਜੇ ਤਕ ਪ੍ਰੀਖਿਆਰਥੀ ਕੇਵਲ ਪ੍ਰਸ਼ਨ ਪੱਤਰ ਨੂੰ ਪੜ੍ਹਨਗੇ ਅਤੇ ਇਸ ਸਮੇਂ ਵਿਚ ਉਹ ਉੱਤਰ ਪੁਸ਼ਟਿਕਾ ਵਿਚ ਕੋਈ ਉੱਤਰ ਨਹੀਂ ਲਿਖਣਗੇ ।
- Please check that this question paper contains **11** printed pages.
- Code number given on the right hand side of the question paper should be written on the title page of the answer-book by the candidate.
- Please check that this question paper contains **36** questions.
- **Please write down the Serial Number of the question before attempting it.**
- 15 minute time has been allotted to read this question paper. The question paper will be distributed at 10.15 a.m. From 10.15 a.m. to 10.30 a.m., the students will read the question paper only and will not write any answer on the answer-book during this period.

ਸੰਕਲਿਤ ਪ੍ਰੀਖਿਆ - II

SUMMATIVE ASSESSMENT - II

ਵਿਗਿਆਨ

(ਪੰਜਾਬੀ ਉਲਥਾ)

SCIENCE

(Punjabi Version)

ਸਮਾਂ ਸੀਮਾ : 3 ਘੰਟੇ

Time allowed : 3 hours

ਪੂਰਨ ਅੰਕ : 90

Maximum Marks : 90

ਵਿਆਪਕ ਨਿਰਦੇਸ਼ :

- (i) ਇਸ ਪ੍ਰਸ਼ਨ ਪੜ੍ਹੋ ਨੂੰ ਕੋ ਭਾਗਾਂ, ਭਾਗ ਅ ਅਤੇ ਭਾਗ ਬ ਵਿਚ ਵੰਡਿਆਂ ਗਿਆ ਹੈ। ਆਪਣੇ ਦੋਹਾਂ ਭਾਗਾਂ ਦੇ ਪ੍ਰਸ਼ਨਾਂ ਦੇ ਉੱਤਰ ਲਿਖਣੇ ਹਨ।
- (ii) ਸਾਰੇ ਪ੍ਰਸ਼ਨ ਜ਼ਰੂਰੀ ਹਨ।
- (iii) ਪੂਰੇ ਪ੍ਰਸ਼ਨ ਪੜ੍ਹ ਵਿਚ ਕਿਸੇ ਵੀ ਪ੍ਰਸ਼ਨ ਵਿਚ ਕੋਈ ਚੌਣ ਨਹੀਂ ਹੈ।
- (iv) ਤੁਸੀਂ ਭਾਗ ਅ ਅਤੇ ਭਾਗ ਬ ਦੇ ਸਾਰੇ ਪ੍ਰਸ਼ਨਾਂ ਦੇ ਉੱਤਰ ਵਖੋਂ ਵਖ ਭਾਗ ਦੇ ਅਧਾਰ 'ਤੇ ਲਿਖਣੇ ਹਨ।
- (v) ਭਾਗ ਅ ਦੇ ਪ੍ਰਸ਼ਨ ਸੰਖਿਆ 1 ਤੋਂ 3 ਦੇ ਪ੍ਰਸ਼ਨ ਇਕ-ਇਕ ਅੰਕ ਦੇ ਹਨ। ਇਨ੍ਹਾਂ ਦੇ ਉੱਤਰ ਇਕ ਸ਼ਬਦ ਜਾਂ ਇਕ ਵਾਕ ਵਿਚ ਦੇਣੇ ਹਨ।
- (vi) ਭਾਗ ਅ ਦੇ ਪ੍ਰਸ਼ਨ ਸੰਖਿਆ 4 ਤੋਂ 6 ਦੇ ਪ੍ਰਸ਼ਨ ਦੋ-ਦੋ ਅੰਕਾਂ ਦੇ ਹਨ। ਇਨ੍ਹਾਂ ਦੇ ਉੱਤਰ ਲਗਭਗ 30 ਸ਼ਬਦਾਂ ਵਿਚ ਦੇਣੇ ਹਨ।
- (vii) ਭਾਗ ਅ ਦੇ ਪ੍ਰਸ਼ਨ ਸੰਖਿਆ 7 ਤੋਂ 18 ਦੇ ਪ੍ਰਸ਼ਨ ਤਿੰਨ-ਤਿੰਨ ਅੰਕਾਂ ਦੇ ਹਨ। ਇਨ੍ਹਾਂ ਦੇ ਉੱਤਰ ਲਗਭਗ 50 ਸ਼ਬਦਾਂ ਵਿਚ ਦੇਣੇ ਹਨ।
- (viii) ਭਾਗ ਅ ਦੇ ਪ੍ਰਸ਼ਨ ਸੰਖਿਆ 19 ਤੋਂ 24 ਦੇ ਪ੍ਰਸ਼ਨ ਪੰਜ-ਪੰਜ ਅੰਕਾਂ ਦੇ ਹਨ। ਇਨ੍ਹਾਂ ਦੇ ਉੱਤਰ ਲਗਭਗ 70 ਸ਼ਬਦਾਂ ਵਿਚ ਦੇਣੇ ਹਨ।

- (ix) ਭਾਗ ਬ ਦੇ ਪ੍ਰਸ਼ਨ ਸੰਖਿਆ 25 ਤੋਂ 33 ਤਕ ਦੇ ਪ੍ਰਸ਼ਨ ਪ੍ਰਯੋਗਾਤਮਕ ਕੌਸ਼ਲ ਤੇ ਅਧਾਰਿਤ ਬਹੁ ਵਿਕਲਪੀ ਪ੍ਰਸ਼ਨ ਹਨ / ਹਰ ਇਕ ਪ੍ਰਸ਼ਨ ਇਕ ਅੰਕ ਦਾ ਹੈ / ਦਿੱਤੇ ਹੋਏ ਚਾਰ ਵਿਕਲਪਾਂ ਵਿੱਚ ਤੁਸੀਂ ਕੇਵਲ ਇੱਕ ਸਭ ਤੋਂ ਢੁਕਵਾਂ ਵਿਕਲਪ ਚੁਣਨਾ ਹੈ ।
- (x) ਭਾਗ ਬ ਦੇ ਪ੍ਰਸ਼ਨ ਸੰਖਿਆ 34 ਤੋਂ 36 ਦੇ ਪ੍ਰਸ਼ਨ ਪ੍ਰਯੋਗਾਤਮਕ ਕੌਸ਼ਲ ਤੇ ਅਧਾਰਿਤ ਦੋ-ਦੋ ਅੰਕਾਂ ਦੇ ਹਨ / ਇਨ੍ਹਾਂ ਦੇ ਉੱਤਰ ਸੰਖੇਪ ਵਿਚ ਦਿਓ ।

ਭਾਗ ਅ

1. ਉਸ ਸਮਜਾਤੀ ਲੜੀ ਦੇ ਦੂਸਰੇ ਅਤੇ ਤੀਜੇ ਮੈਂਬਰ ਦਾ ਅਣੂ-ਸੂਤਰ ਲਿੱਖੋ ਜਿਸਦਾ ਪੈਹਲਾ ਮੈਂਬਰ ਈਥਾਇਨ (ethyne) ਹੈ । 1
2. ਕਿਸੇ ਸਪੀਸੀਜ਼ (ਜਾਤੀ) ਦੇ ਲਈ ਭੇਦ (ਵਿਭਿੰਨਤਾ) ਕਿਉਂ ਮਹਤਵਪੂਰਨ ਹੈ ? 1
3. ਹੇਠ ਦਿਤੀ ਗਈ ਆਹਾਰ ਲੜੀ ਵਿਚ ਪੰਧਿਆਂ ਤੋਂ 20,000 J ਉਰਜਾ ਉਪਲਬਧ ਹੈ । ਇਸ ਲੜੀ ਵਿਚ ਮਨੁਖਾਂ ਨੂੰ ਕਿਤਨੀ ਉਰਜਾ ਉਪਲਬਧ ਹੁੰਦੀ ਹੈ ? 1
ਪੰਧੇ ——> ਭੇਡ ——> ਮਨੁਖ
4. ਕੋਈ ਬਿੰਬ 30 ਸੈ.ਮੀ. ਫੋਕਸ ਦੂਰੀ ਦੇ ਅਵਤਲ ਲੈਨਜ਼ ਤੋਂ 15 ਸੈ.ਮੀ. ਦੂਰੀ ਉਪਰ ਸਥਿਤ ਲੈਨਜ਼ ਰਾਹੀਂ ਬਣੇ ਪ੍ਰਤਿਬਿੰਬ ਦੇ ਚਾਰ ਲੱਛਣਾ (ਪਰਕਿਰਤੀ, ਸਥਿਤੀ, ਆਦਿ) ਦੀ ਸੂਚੀ ਬਣਾਓ । 2
5. ਤੁਸੀਂ ਇਕ ਵਾਤਾਵਰਨਿਕ (environmentalist) ਹੋਣ ਕਰਕੇ ਪ੍ਰਾਕਿਰਤਿਕ (ਕੁਦਰਤੀ) ਸੰਸਾਧਨਾਂ ਦੇ ਸੁਰਖਿਅਣ ਵਿਚ ਮਦਦ ਕਰਨਾ ਚਾਹੁੰਦੇ ਹੋ । ਅਜੇਹੀਆਂ ਚਾਰ ਸਰਗਰਮੀਆਂ (ਏਕਟਿਵਿਟੀਜ਼) ਦੀ ਸੂਚੀ ਬਣਾਓ ਜਿਹੜੇ ਤੁਸੀਂ ਆਪ ਕਰ ਸਕਦੇ ਹੋ । 2
6. ਕੋਲੇ ਅਤੇ ਪੇਟਰੋਲਿਅਮ ਨੂੰ ਪ੍ਰਾਕਿਰਤਿਕ (ਕੁਦਰਤੀ) ਸੰਸਾਧਨਾਂ ਵਿਚ ਕਿਉਂ ਰਖਿਆ ਜਾਂਦਾ ਹੈ ? ਇਨ੍ਹਾਂ ਦੀ ਉੱਚਤ ਵਰਤੋਂ ਕਰਨ ਦੇ ਲਈ ਇਕ ਕਾਰਨ ਲਿੱਖੋ । 2
7. ਹਰ ਇਕ ਦੇ ਲਈ ਰਸਾਇਣਿਕ ਸਮੀਕਰਣ ਦੀ ਸਹਾਇਤਾ ਨਾਲ ਏਸਟਰੀਕਰਣ ਅਤੇ ਸਾਬੂਨੀਕਰਣ ਕਿਰਿਆਵਾਂ ਦੇ ਦਰਮਿਆਨ ਅੰਤਰ ਸਪਸ਼ਟ ਕਰੋ । (i) ਏਸਟਰਾਂ, ਅਤੇ (ii) ਸਾਬੂਨੀਕਰਣ ਕਿਰਿਆਵਾਂ ਦੀ ਇਕ ਇਕ ਵਰਤੋਂ (ਉਪਯੋਗ) ਲਿੱਖੋ । 3

8. ਈਥਾਨੋਲ ਦਾ ਸੰਰਚਨਾਤਮਕ (structural) ਸੂਤਰ ਲਿੱਖੋ । ਕੀ ਹੁੰਦਾ ਹੈ ਜਦੋਂ ਇਸਨੂੰ ਸੰਘਣੇ H_2SO_4 ਦੀ ਵਧੇਰੇ ਮਾਤਰਾ ਨਾਲ 443 K ਤੇ ਗਰਮ ਕੀਤਾ ਜਾਂਦਾ ਹੈ ? ਕਿਰਿਆ ਦੀ ਸਮੀਕਰਣ ਲਿੱਖੋ ਅਤੇ ਇਸ ਕਿਰਿਆ ਵਿਚ ਸੰਘਣੇ H_2SO_4 ਦੀ ਭੁਮਿਕਾ ਦਾ ਵਰਣਨ ਕਰੋ । 3
9. ਆਧੁਨਿਕ ਆਵਰਤੀ ਸਾਰਨੀ ਦੇ ਸੰਦਰਭ ਵਿਚ ਤੱਤਾਂ ਦੇ ਗੁਣ ਧਰਮਾਂ ਵਿਚ ਪੀਰਿਆਡਿਸਟੀ (ਆਵਤਤਾ) ਕੀ ਹੈ ? ਇਕ ਹੀ ਸਮੂਹ (ਗਰੂਪ) ਦੇ ਸਾਰੇ ਤੱਤਾਂ ਦੇ ਗੁਣ ਧਰਮ ਇਕੋ ਜਹੇ ਕਿਉਂ ਹੁੰਦੇ ਹਨ ? ਕਿਸੇ ਪੀਰੀਅਡ ਵਿਚ ਖਬਿਓ ਸਜੇ ਵਲ ਜਾਣ ਤੇ ਤੱਤਾਂ ਦੀ ਇਲੈਕਟ੍ਰਾਨ ਪ੍ਰਾਪਤ ਕਰਨ ਦੀ ਪ੍ਰਵਿਰਤੀ ਵਿਚ ਕਿਵੇਂ ਬਦਲਾਵ ਹੁੰਦਾ ਹੈ ? ਇਸ ਪਰਿਵਰਤਨ ਦਾ ਕਾਰਣ ਦਸੌ । 3
10. ਦੋ ਤੱਤਾਂ X ਅਤੇ Y, ਜਿਨ੍ਹਾਂ ਦੇ ਪਰਮਾਣੂ ਅੰਕ (atomic numbers) ਕਰਮਵਾਰ 20 ਅਤੇ 17 ਹਨ, ਦੀ ਇਲੈਕਟ੍ਰਾਨਿਕ ਵਿਨਿਯਾਸ (ਤਰਤੀਬ) ਲਿੱਖੋ । ਤੱਤ X ਦੀ ਤੱਤ Y ਦੇ ਨਾਲ ਕਿਰਿਆ ਰਾਹੀਂ ਬਣੇ ਯੋਗਿਕ ਦਾ ਅਣੂ-ਸੂਤਰ ਲਿੱਖੋ । ਇਸ ਉਤਪਾਦ ਦੀ ਇਲੈਕਟ੍ਰਾਨ-ਬਿੰਦੂ ਸੰਰਚਨਾ ਖਿੱਚੋ ਅਤੇ ਦੌੱਹਾਂ ਤੱਤਾਂ ਦੇ ਦਰਮਿਆਨ ਬਣੇ ਬੰਧਨ ਦੀ ਪ੍ਰਕਿਰਤੀ ਦਾ ਵਰਣਨ ਭੀ ਕਰੋ । 3
11. ਮੇਡਲ ਨੇ ਕਿਵੇਂ ਸਪਸ਼ਟ ਕੀਤਾ ਕਿ ਇਹ ਸੰਭਵ ਹੈ ਕਿ ਕੋਈ ਲੱਛਣ ਵਿਰਸੇ ਵਿਚ ਪ੍ਰਾਪਤ ਕੀਤਾ ਗਿਆ ਹੋਵੇ ਪਰ ਕਿਸੇ ਜੀਵ ਵਿਚ ਉਜਾਗਰ ਨਾ ਹੋ ਸਕੇ ? 3
12. ਜੀਵ ਵਿਕਾਸ ਕੀ ਹੈ ? ਇਸਨੂੰ ਤੱਤੀ ਦੇ ਬਰਾਬਰ ਨਹੀਂ ਮੰਨਿਆ ਜਾ ਸਕਦਾ । ਇਕ ਢੁਕਵੀਂ ਉਦਾਹਰਣ ਦੀ ਸਹਾਇਤਾ ਨਾਲ ਵਿਆਖਿਆ ਕਰੋ । 3
13. ਪ੍ਰਜਣਨ ਦੇ ਦੋ ਪ੍ਰਕਾਰਾਂ ਦੀ ਸੂਚੀ ਬਣਾਓ । ਇਨ੍ਹਾਂ ਦੋਨੋਂ ਵਿਚੋਂ ਆਪਣੀ ਸੰਤਾਨ ਵਿਚ ਵਧੇਰੇ ਵਿਭਿਨਤਾਵਾਂ ਲਿਆਣ ਲਈ ਕਿਹੜੀ ਜੁਮੇਵਾਰ ਹੈ ਅਤੇ ਕਿਉਂ ? 3
14. ਕਾਇਕ ਪ੍ਰਜਣਨ ਕੀ ਹੈ ? ਇਸ ਵਿਧੀ ਦੇ ਦੋ ਲਾਭ ਅਤੇ ਦੋ ਹਾਨੀਆਂ ਲਿੱਖੋ । 3
15. ਗਰਭ ਧਾਰਨ ਨੂੰ ਰੋਕਣ ਦੇ ਲਈ ਬਣਾਈਆਂ ਗਈਆਂ ਤਿੰਨ ਵਿਧੀਆਂ ਦੀ ਸੂਚੀ ਬਣਾਓ । ਇਨ੍ਹਾਂ ਵਿਚੋਂ ਕਿਹੜੀ ਤਕਨੀਕ ਪੁਰਸ਼ਾਂ ਦੇ ਲਈ ਨਹੀਂ ਹੈ ? ਇਨ੍ਹਾਂ ਤਕਨੀਕਾਂ ਦੀ ਵਰਤੋਂ ਕਿਵੇਂ ਕਿਸੇ ਪਰਵਾਰ ਦੀ ਸਿਹਤ ਅਤੇ ਖੁਸ਼ਹਾਲੀ ਨੂੰ ਪ੍ਰਭਾਵਤ ਕਰਦੀ ਹੈ ? 3
16. “ਕੋਈ ਲੈਨਜ਼ ਆਪਣੇ ਸਾਹਮਣੇ ਪਏ ਬਿੰਬ ਦਾ ਸਿੱਧਾ ਵਡਾ ਕੀਤਾ ਹੋਇਆ ਪ੍ਰਤਿਬਿੰਬ ਵੀ ਬਣਾ ਸਕਦਾ ਹੈ ਅਤੇ ਉਲਟਾ ਵੱਡਾ ਕੀਤਾ ਹੋਇਆ ਪ੍ਰਤਿਬਿੰਬ ਵੀ ਬਣਾ ਸਕਦਾ ਹੈ ।” ਇਸ ਲੈਨਜ਼ ਦੀ ਪਰਕਿਰਤੀ ਦਾ ਵਰਣਨ ਕਰੋ ਅਤੇ ਉਪਰਲੇ ਕਥਨ ਦੀ ਪੁਸ਼ਟੀ ਦੇ ਲਈ ਕਿਰਨ ਚਿੱਤਰ ਵੀ ਬਣਾਓ । ਇਨ੍ਹਾਂ ਚਿੱਤਰਾਂ ਦੇ ਵਿਚ O, F ਅਤੇ 2F ਦੀਆਂ ਸਥਿਤੀਆਂ ਵੀ ਅੰਕਿਤ ਕਰੋ । 3

17. “ਸਫੈਦ ਪ੍ਰਕਾਸ਼ ਦਾ ਵਿਖੇਪਣ” ਕੀ ਹੈ ? ਸਫੈਦ ਪ੍ਰਕਾਸ਼ ਦੇ ਸਪੇਕਟ੍ਰਮ ਦਾ ਪੁਨਰਸੰਯੋਜਨ ਦਰਸਾਣ ਦੇ ਲਈ ਲੇਬਲ ਕੀਤਾ ਹੋਇਆ ਕਿਰਨ ਚਿੱਤਰ ਖਿੱਚੋ । ਇਸ ਕੰਮ ਨੂੰ ਕਰਨ ਦੇ ਲਈ ਦੋਨੋਂ ਪ੍ਰਿਜ਼ਮਾਂ ਦਾ ਸਰਵਸਮ (ਇਕ ਜਿਹਾ) ਹੋਣਾ ਅਤੇ ਇਕ ਦੂਜੇ ਦੇ ਸਾਥ ਉਲਟੀ ਸਥਿਤੀ ਵਿਚ ਰਖਿਆ ਜਾਣਾ ਕਿਉਂ ਜ਼ਰੂਰੀ ਹੈ ? 3
18. (a) ਜਲ (ਪਾਣੀ) ਇਕ ਬਹੁਤ ਹੀ ਮਹਤਵਪੂਰਨ ਕੁਦਰਤੀ ਸੰਸਾਧਨ ਹੈ ਜੋ ਜੀਵਨ ਦੇ ਲਈ ਅੰਮ੍ਰਿਤ ਹੈ । ਤੁਹਾਡੇ ਵਿਗਿਆਨ ਦੇ ਅਧਿਆਪਕ ਇਹ ਚਾਹੁੰਦੇ ਹਨ ਕਿ ਤੁਸੀਂ ਇਕ ਰਚਨਾਤਮਕ ਮੁਲਕਣ ਵਾਲੀ ਸਰਗਰਮੀ (ਐਕਟਿਵਿਟੀ) ਦੇ ਲਈ “ਜੀਵਨ ਮਈ ਕੁਦਰਤੀ ਸਰੋਤ — ਜਲ ਨੂੰ ਕਿਵੇਂ ਬਣਾਈਏ” ਦੇ ਵਿਸ਼ੇ ਉਪਰ ਕੋਈ ਇਕ ਯੋਜਨਾ ਬਣਾਓ । ‘ਜਲ ਨੂੰ ਕਿਵੇਂ ਬਚਾਈਏ’ ਦੇ ਬਾਰੇ ਵਿਚ ਆਪਣੇ ਆਲੇ ਦੁਆਲੇ ਦੇ ਲੋਕਾਂ ਵਿਚ ਸਚੇਤਨਤਾ ਪੈਦਾ ਕਰਨ ਦੇ ਲਈ ਕੋਈ ਦੋ ਤਰੀਕੇ ਸੁਝਾਓ ।
- (b) ਕਿਸੇ ਇਕ ਉਪਾ ਦਾ ਨਾਮ ਅਤੇ ਉਸਦੀ ਵਿਆਖਿਆ ਕਰੋ ਜਿਸਦੇ ਰਾਹੀਂ ਭੌ ਜਲ ਸਤਰ ਨੂੰ ਹੋਰ ਹੋਠਾਂ ਡਿਗਣ ਤੋਂ ਰੋਕਿਆ ਜਾ ਸਕੇ । 3
19. ਹਰ ਇਕ ਦਾ ਇਕ ਇਕ ਉਦਾਹਰਣ ਦੇ ਕੇ ਅਰਜਤ ਅਤੇ ਵਿਰਾਸਤ ਵਿਚ ਮਿਲੇ ਲੱਛਣਾਂ ਦੇ ਦਰਮਿਆਨ ਅੰਤਰ ਸਪਸ਼ਟ ਕਰੋ । ਕਿਸੇ ਇਕਲੇ ਜੀਵ ਰਾਹੀਂ ਆਪਣੇ ਸਾਰੇ ਜੀਵਨ ਸਮੇਂ ਵਿਚ ਅਰਜਤ ਲੱਛਣ/ਅਨੁਭਵ ਅਗਲੀ ਪੀੜ੍ਹੀ ਵਿਚ ਵਿਰਾਸਤ ਵਿਚ ਕਿਉਂ ਨਹੀਂ ਹੁੰਦੇ ? ਇਸ ਸਚਾਈ ਦਾ ਕਾਰਨ ਉਦਾਹਰਣ ਦੇ ਕੇ ਸਪਸ਼ਟ ਕਰੋ । 5
20. (a) ਮਨੁਖੀ ਮਾਦਾ ਪ੍ਰਜਣਨ ਤੰਤਰ ਦੇ ਹੇਠ ਦਿੱਤੇ ਭਾਗਾਂ ਦੇ ਕੰਮਾਂ ਦਾ ਵਰਣਨ ਕਰੋ :
- ਅੰਡ ਕੋਸ਼
 - ਗਰਭ ਕੋਸ਼
 - ਫੈਲੋਪਿਅਨ ਟਿਯੂਬ
- (b) ਮਨੁਖੀ ਮਾਦਾ ਵਿਚ ਪਲੈਸੈਂਟਾ ਦੀ ਸੰਰਚਨਾ ਅਤੇ ਕੰਮਾਂ ਦਾ ਵਰਣਨ ਕਰੋ । 5
21. ਕੁਝ ਯੋਗਿਕਾਂ ਨੂੰ ਹਾਇਡਰੋਕਾਰਬਨ ਕਿਉਂ ਕਿਹਾ ਜਾਂਦਾ ਹੈ ? ਏਲਕੇਨ, ਏਲਕੀਨ ਅਤੇ ਏਲਕਾਇਨ ਦੀਆਂ ਸਮਜਾਤੀ ਲੜੀਆਂ ਦੇ ਸਾਧਾਰਣ (general) ਸੁਤਰ ਲਿੱਖੋ ਅਤੇ ਹਰ ਇਕ ਲੜੀ ਦੇ ਪੈਹਲੇ ਮੈਂਬਰ ਦੀ ਸੰਰਚਨਾ ਵੀ ਖਿੱਚੋ । ਏਲਕੀਨ ਨੂੰ ਏਲਕੇਨ ਵਿਚ ਬਦਲਣ ਦੀ ਕਿਰਿਆ ਦਾ ਨਾਮ ਲਿੱਖੋ ਅਤੇ ਰਸਾਇਣਿਕ ਸਮੀਕਰਣ ਰਾਹੀਂ ਇਸ ਕਿਰਿਆ ਦੇ ਹੋਣ ਦੇ ਲਈ ਜ਼ਰੂਰੀ ਪਰਿਸਥਿਤੀਆਂ ਨੂੰ ਵੀ ਦਰਸਾਓ । 5

22. (a) ਨਿਕਟ ਦ੍ਰਿਸ਼ਟੀ ਦੋਸ਼ ਨਾਲ ਦੁਖੀ ਕੋਈ ਵਿਦਿਆਰਥੀ 5 ਮੀ. ਤੋਂ ਵਧੇਰੇ ਦੂਰੀ ਉਪਰ ਸਥਿਤ ਬਿੰਬਾਂ ਨੂੰ ਸਾਫ਼ ਨਹੀਂ ਦੇਖ ਸਕਦਾ। ਇਸ ਦ੍ਰਿਸ਼ਟੀ ਦੋਸ਼ ਦੇ ਪੈਦਾ ਹੋਣ ਦੇ ਦੋ ਸੰਭਵ ਕਾਰਨਾਂ ਦੀ ਸੂਚੀ ਬਣਾਓ। ਕਿਰਨ ਚਿੱਤਰ ਦੀ ਸਹਾਇਤਾ ਨਾਲ ਵਿਆਖਿਆ ਕਰੋ ਕਿ

(i) ਇਹ ਵਿਦਿਆਰਥੀ 5 ਮੀ. ਤੋਂ ਵਧੇਰੇ ਦੂਰੀ ਤੇ ਸਥਿਤ ਬਿੰਬਾਂ ਨੂੰ ਸਾਫ਼ ਕਿਉਂ ਨਹੀਂ ਦੇਖ ਸਕਦਾ।

(ii) ਇਸ ਦ੍ਰਿਸ਼ਟੀ ਦੋਸ਼ ਨੂੰ ਠੀਕ ਕਰਨ ਦੇ ਲਈ ਕਿਸ ਪ੍ਰਕਾਰ ਦੇ ਲੈਨਜ਼ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਇਸ ਲੈਨਜ਼ ਦੇ ਉਪਯੋਗ ਰਾਹੀਂ ਇਹ ਦੋਸ਼ ਕਿਵੇਂ ਠੀਕ ਹੋ ਜਾਂਦਾ ਹੈ।

(b) ਜੇਕਰ ਇਸ ਹਾਲਤ ਵਿਚ ਸੰਸ਼ੋਧਕ ਲੈਨਜ਼ ਦੀ ਫੋਕਸ ਦੂਰੀ ਦਾ ਸੰਖਿਆਤਮਕ ਮਾਨ 5 ਮੀ. ਹੈ ਤਾਂ ਨਵੀਂ ਕਾਰਤੀ ਚਿਹਨ ਪਰਧਾਟੀ ਦੇ ਅਨੁਸਾਰ ਇਸ ਲੈਨਜ਼ ਦੀ ਸ਼ਕਤੀ ਪਤਾ ਕਰੋ।

5

23. ਹੇਠ ਦਿੱਤੀ ਗਈ ਨਿਰੀਖਣ ਸਾਰਣੀ ਦਾ ਵਿਸ਼ਲੇਸ਼ਣ ਕਰੋ ਜਿਸ ਵਿਚ ਉਤਲ ਲੈਨਜ਼ ਦੀ ਸਥਿਤੀ ਵਿਚ ਬਿੰਬ-ਦੂਰੀ (u) ਦੇ ਨਾਲ ਪ੍ਰਤਿਬਿੰਬ-ਦੂਰੀ (v) ਦਾ ਵਿਚਰਣ (ਤਬਦੀਲੀ) ਦਰਸਾਈ ਗਈ ਹੈ ਅਤੇ ਬਿਨਾ ਕਿਸੇ ਲੇਖਾ ਜੋਖਾ ਕੀਤੇ ਇਸ ਹੇਠ ਲਿੱਖੇ ਪ੍ਰਸ਼ਨਾਂ ਦੇ ਉੱਤਰ ਦਿਓ :

5

ਕ੍ਰਮ ਸੰਖਿਆ	ਬਿੰਬ-ਦੂਰੀ u (ਸੈ.ਮੀ.)	ਪ੍ਰਤਿਬਿੰਬ-ਦੂਰੀ v (ਸੈ.ਮੀ.)
1	- 100	+ 25
2	- 60	+ 30
3	- 40	+ 40
4	- 30	+ 60
5	- 25	+ 100
6	- 15	+ 120

(a) ਉਤਲ ਲੈਨਜ਼ ਦੀ ਫੋਕਸ ਦੂਰੀ ਕੀ ਹੈ ? ਆਪਣੇ ਉੱਤਰ ਦੀ ਪੁਸ਼ਟੀ ਦੇ ਲਈ ਕਾਰਨ ਦਿਓ।

(b) ਉਸ ਨਿਰੀਖਣ ਦੀ ਕ੍ਰਮ ਸੰਖਿਆ ਲਿੱਖੋ ਜੋ ਸਹੀ ਨਹੀਂ ਹੈ। ਇਹ ਨਿਸ਼ਕਰਸ਼ ਤੁਮੰਂ ਕਿਸ ਆਧਾਰ 'ਤੇ ਕਢਿਆ ਹੈ ?

(c) ਕਿਸੇ ਉਚਿਤ ਪੈਮਾਨੇ ਨੂੰ ਚੁਣਕੇ ਕ੍ਰਮ ਸੰਖਿਆ 2 ਦੇ ਨਿਰੀਖਣ ਦੇ ਲਈ ਕਿਰਨ ਚਿੱਤਰ ਬਣਾਓ। ਵਡਦਰਸ਼ਨ ਦਾ ਲਗਭਗ ਮਾਨ ਵੀ ਪਤਾ ਕਰੋ।


24. (a) ਜੇਕਰ ਕਿਸੇ ਦਰਪਣ ਰਾਹੀਂ ਬਿੰਬ ਦੀ ਕਿਸੇ ਵੀ ਸਥਿਤੀ ਦੇ ਲਈ ਹਮੇਸ਼ਾਂ ਹੀ ਛੋਟਾ, ਸਿੱਧਾ ਅਤੇ ਆਭਾਸੀ ਪ੍ਰਤਿਬਿੰਬ ਬਣਦਾ ਹੈ, ਤਾਂ ਇਸ ਦਰਪਣ ਦੀ ਪਰਕਿਰਤੀ ਲਿੱਖੋ ਅਤੇ ਆਪਣੇ ਉੱਤਰ ਦੀ ਸਚਾਈ ਸਿੱਧ ਕਰਨ ਦੇ ਲਈ ਇਕ ਕਿਰਨ ਚਿੱਤਰ ਬਣਾ ਕੇ ਸਿਧ ਕਰੋ। ਇਸ ਪ੍ਰਕਾਰ ਦੇ ਦਰਪਣਾਂ ਦਾ ਇਕ ਉਪਯੋਗ ਲਿੱਖੋ ਅਤੇ ਜਿਸਦੇ ਕਾਰਨ ਇਨ੍ਹਾਂ ਨੂੰ ਹੀ ਵਰਤਿਆ ਜਾਂਦਾ ਹੈ ਉਸਦਾ ਵਰਣਨ ਕਰੋ।

(b) ਗੋਲਾਕਾਰ ਦਰਪਣ ਦੀ ਵਕਰਤਾ ਅਰਧ ਵਿਆਸ ਦੀ ਪਰਿਭਾਸ਼ਾ ਲਿੱਖੋ। ਕਿਸੇ ਗੋਲਾਕਾਰ ਦਰਪਣ ਦੀ ਪ੍ਰਕਿਰਤੀ ਅਤੇ ਫੌਕਸ ਦੂਰੀ ਪਤਾ ਕਰੋ, ਜਿਸਦੀ ਵਕਰਤਾ ਅਰਧ ਵਿਆਸ + 24 ਮੈ.ਮੀ. ਹੈ।

5

ਭਾਗ ਬ

25. ਹੇਠ ਦਿਤੇ ਕਿਰਨ ਚਿੱਤਰ ਦਾ ਅਧਿਐਨ ਕਰੋ :



ਇਸ ਚਿੱਤਰ ਵਿਚ ਆਪਤਨ ਕੋਣ, ਨਿਰਗਤ ਕੋਣ ਅਤੇ ਵਿਚਲਨ ਕੋਣ ਨੂੰ ਕਰਮਵਾਰ ਕਿਨ੍ਹਾਂ ਦੇ ਰਾਹੀਂ ਨਿਰੂਪਤ ਕੀਤਾ ਗਿਆ ਹੈ ?

1

- (A) y, p, z
- (B) x, q, z
- (C) p, y, z
- (D) p, z, y


26. ਕੋਈ ਵਿਦਿਆਰਥੀ ਬਹੁਤ ਧਿਆਨ ਨਾਲ ਆਪਤਨ ਕੋਣ ($\angle i$) ਦੇ ਵਖੋ-ਵਖ ਮਾਨ ਦੇ ਲਈ ਕਚ ਦੇ ਸਲੈਬ (ਸਿੱਲੀ) ਵਿਚੋਂ ਗੁਜਰਨ ਵਾਲੀਆਂ ਪ੍ਰਕਾਸ਼ ਕਿਰਨਾਂ ਦਾ ਪੱਥ ਉਲੀਕਦਾ ਹੈ। ਹਰ ਇਕ ਆਪਤਨ ਕੋਣ ਦੇ ਅਨੁਸਾਰ ਅਪਵਰਤਨ ਕੋਣ ($\angle r$) ਅਤੇ ਨਿਰਗਤ ਕੋਣ ($\angle e$) ਦੇ ਸੰਗਤ ਮਾਨਾਂ ਨੂੰ ਮਾਪਦਾ ਹੈ। ਇਨ੍ਹਾਂ ਕੋਣ ਦੀ ਮਾਪਾਂ ਦਾ ਵਿਸ਼ਲੇਸ਼ਣ ਕਰਕੇ ਉਸਨੂੰ ਕੀ ਨਤੀਜਾ ਕਢਣਾ ਚਾਹੀਦਾ ਹੈ?

1

- (A) $\angle i > \angle r > \angle e$
- (B) $\angle i = \angle e > \angle r$
- (C) $\angle i < \angle r < \angle e$
- (D) $\angle i = \angle e < \angle r$

27. ਦਿਤੇ ਗਏ ਕਿਰਨ ਚਿੱਤਰਾਂ ਦਾ ਅਧਿਐਨ ਕਰੋ ਅਤੇ ਹੇਠ ਲਿਖਿਆਂ ਵਿਚੋਂ ਸਹੀ ਕਥਨ ਚੁਣੋ :

1



- (A) ਜੁਗਤ X ਅਵਤਲ ਦਰਪਣ ਅਤੇ ਜੁਗਤ Y ਉੱਤਲ ਲੈਂਨਜ਼ ਹਨ, ਜਿਨ੍ਹਾਂ ਦੀਆਂ ਫੋਕਸ ਦੂਰੀਆਂ ਕਰਮਵਾਰ 20 ਸੈ.ਮੀ. ਅਤੇ 25 ਸੈ.ਮੀ. ਹਨ।
- (B) ਜੁਗਤ X ਉੱਤਲ ਲੈਂਨਜ਼ ਅਤੇ ਜੁਗਤ Y ਅਵਤਲ ਦਰਪਣ ਹਨ, ਜਿਨ੍ਹਾਂ ਦੀਆਂ ਫੋਕਸ ਦੂਰੀਆਂ ਕਰਮਵਾਰ 10 ਸੈ.ਮੀ. ਅਤੇ 25 ਸੈ.ਮੀ. ਹਨ।
- (C) ਜੁਗਤ X ਅਵਤਲ ਲੈਂਨਜ਼ ਅਤੇ ਜੁਗਤ Y ਉੱਤਲ ਦਰਪਣ ਹਨ, ਜਿਨ੍ਹਾਂ ਦੀਆਂ ਫੋਕਸ ਦੂਰੀਆਂ ਕਰਮਵਾਰ 20 ਸੈ.ਮੀ. ਅਤੇ 25 ਸੈ.ਮੀ. ਹਨ।
- (D) ਜੁਗਤ X ਉੱਤਲ ਲੈਂਨਜ਼ ਅਤੇ ਜੁਗਤ Y ਅਵਤਲ ਦਰਪਣ ਹਨ, ਜਿਨ੍ਹਾਂ ਦੀਆਂ ਫੋਕਸ ਦੂਰੀਆਂ ਕਰਮਵਾਰ 20 ਸੈ.ਮੀ. ਅਤੇ 25 ਸੈ.ਮੀ. ਹਨ।

28. ਕੋਈ ਵਿਦਿਆਰਥੀ ਉੱਤਲ ਲੈਂਨਜ਼ ਰਾਹਿੰ ਕਿਸੇ ਬਹੁਤ ਦੂਰ ਪਏ ਬਿੰਬ ਦਾ ਧੁੰਪਲਾ ਪ੍ਰਤਿਬਿੰਬ ਪਰਦੇ ਉਪਰ ਪ੍ਰਾਪਤ ਕਰਦਾ ਹੈ । ਪਰਦੇ ਉਪਰ ਸਪਸ਼ਟ ਪ੍ਰਤਿਬਿੰਬ ਪ੍ਰਾਪਤ ਕਰਨ ਦੇ ਲਈ ਦਰਪਣ ਨੂੰ ਖਿਸਕਾਣਾ ਪਏਗਾ

1

- (A) ਪਰਦੇ ਤੋਂ ਦੂਰ
- (B) ਪਰਦੇ ਦੇ ਵਲ
- (C) ਕਿਸੇ ਅਜੇਹੀ ਸਥਿਤੀ ਤੇ ਜੋ ਪਰਦੇ ਤੋਂ ਕਾਫ਼ੀ ਦੂਰ ਹੈ
- (D) ਯਾ ਤਾਂ ਪਰਦੇ ਦੇ ਵਲ ਜਾਂ ਪਰਦੇ ਤੋਂ ਦੂਰ, ਇਹ ਬਿੰਬ ਦੀ ਸਥਿਤੀ ਉਪਰ ਨਿਰਭਰ ਹੈ

29. ਸਾਬੂਨੀਕਰਨ ਕਿਰਿਆ ਦਾ ਅਧਿਐਨ ਕਰਦੇ ਵਕਤ ਤੁਸੀਂ ਬੀਕਰ ਵਿਚ ਜਦੋਂ ਬਰਾਬਰ ਮਾਡਰਾ ਵਿਚ ਕਿਸੇ ਰੰਗਹੀਨ ਬਨਾਸਪਤੀ ਤੇਲ ਵਿਚ NaOH ਦਾ 20% ਪਾਣੀ ਵਿਚ ਘੋਲ ਮਿਲਾਂਦੇ ਹਾਂ, ਤਾਂ ਕੀ ਨਿਰੀਖਣ ਕਰਦੇ ਹਾਂ ?

1

- (A) ਮਿਲਾਵਟ ਦਾ ਰੰਗ ਗਹਿਰਾ ਭੂਰਾ ਹੋ ਗਿਆ ਹੈ
- (B) ਬੀਕਰ ਵਿਚ ਤੇਜ਼ ਡੁਸਫੁਸਾਹਟ ਹੋ ਰਹੀ ਹੈ
- (C) ਬੀਕਰ ਦੀ ਬਾਹਰਲੀ ਸਤਹ ਗਰਮ ਹੋ ਗਈ ਹੈ
- (D) ਬੀਕਰ ਦੀ ਬਾਹਰਲੀ ਸਤਹ ਠੰਢੀ ਹੋ ਗਈ ਹੈ

30. ਤੁਸੀਂ ਇਕ ਪਰਖਨਲੀ ਵਿਚ ਸੋਡਿਅਮ ਬਾਈਕਾਰਬੋਨੇਟ ਦਾ ਪਾਊਡਰ ਲੈਕੇ ਉਸ ਉਪਰ ਕੁਝ ਬੁੰਦਾਂ ਏਸਿਟਿਕ ਐਸਿਡ ਦੀਆਂ ਪਾਂਦੇ ਹਾਂ ਤਾਂ ਹੇਠ ਲਿਖਿਆਂ ਵਿਚੋਂ ਕਿਹੜਾ ਨਿਰੀਖਣ ਕਰੋਗੇ ?

1

- (A) ਕੋਈ ਕਿਰਿਆ ਨਹੀਂ ਹੁੰਦੀ
- (B) ਤਿਖੀ ਗੰਧ ਵਾਲੀ ਰੰਗਹੀਨ ਗੈਸ ਦਾ ਤੇਜ਼ ਡੁਸਫੁਸਾਹਟ ਦੇ ਨਾਲ ਨਿਕਲਣਾ
- (C) ਤੇਜ਼ ਡੁਸਫੁਸਾਹਟ ਦੇ ਨਾਲ ਭੂਰੇ ਰੰਗ ਦੀ ਗੈਸ ਦਾ ਨਿਕਲਣਾ
- (D) ਰੰਗਹੀਨ ਅਤੇ ਗੰਧਹੀਨ ਗੈਸ ਦੇ ਬੁਲਬੁਲੇ ਬਨਣਾ

- 31.** ਕਿਸੇ ਵਿਦਿਆਰਥੀ ਨੂੰ ਉਸਦੀ ਪ੍ਰਯੋਗਸ਼ਾਲਾ ਵਿਚ ਪ੍ਰਯੋਗ ਕਰਨ ਦੇ ਲਈ ਕਠੋਰ ਜਲ ਚਾਹੀਦਾ ਹੈ, ਜੋ ਕਿ ਆਸ ਪਾਸ ਦੇ ਇਲਾਕੇ ਵਿਚ ਉਪਲਬਧ ਨਹੀਂ ਹੈ। ਪ੍ਰਯੋਗਸ਼ਾਲਾ ਵਿਚ ਕੁਝ ਲਵਣ ਹਨ, ਜੋ ਸਾਫ਼ ਪਾਣੀ (ਡਿਸਟਿਲਡ ਵਾਟਰ) ਵਿਚ ਘੋਲਣ ਤੇ ਉਸਨੂੰ ਕਠੋਰ ਜਲ ਬਣਾ ਸਕਦੇ ਹਨ। ਲਵਣ ਦੇ ਹੇਠ ਦਿਤੇ ਸਮੂਹਾਂ ਵਿਚੋਂ ਉਹ ਸਮੂਹ ਚੁਣੋਂ ਜਿਸਦਾ ਹਰ ਇਕ ਲਵਣ ਸਾਫ਼ ਪਾਣੀ ਵਿਚ ਘੋਲਣ ਤੇ ਉਸਨੂੰ ਕਠੋਰ ਜਲ ਬਣਾ ਦੇਵੇਗਾ। 1
- (A) ਸੋਡਿਆਮ ਕਲੋਰਾਇਡ, ਪੋਟਾਸ਼ਿਆਮ ਕਲੋਰਾਇਡ
 (B) ਸੋਡਿਆਮ ਸਲਫੇਟ, ਪੋਟਾਸ਼ਿਆਮ ਸਲਫੇਟ
 (C) ਸੋਡਿਆਮ ਸਲਫੇਟ, ਕੈਲਸ਼ਿਆਮ ਸਲਫੇਟ
 (D) ਕੈਲਸ਼ਿਆਮ ਸਲਫੇਟ, ਕੈਲਸ਼ਿਆਮ ਕਲੋਰਾਇਡ
- 32.** ਦੋ ਬੀਜਪਤਰੀ ਬੀਜ ਦੇ ਭਰੂਣ ਦੇ ਵਖੋਂ ਵਖ ਭਾਗਾਂ ਨੂੰ ਪਛਾਨਣ ਦਾ ਪ੍ਰਯੋਗ ਕਰਨ ਦੇ ਲਈ ਸਭ ਤੋਂ ਪਹਿਲਾਂ ਤੁਹਾਨੂੰ ਕੋਈ ਦੋ ਬੀਜਪਤਰੀ ਬੀਜ ਚਾਹੀਦਾ ਹੈ। ਹੇਠ ਦਿਤੇ ਸਮੂਹ ਵਿਚ ਦੋ ਬੀਜਪਤਰੀ ਬੀਜ ਚੁਣੋਂ :
- ਕਣਕ, ਚਨਾ, ਮਕਈ, ਮਟਰ, ਜੌਂ, ਮੂੰਗਫਲੀ
- (A) ਕਣਕ, ਚਨਾ ਅਤੇ ਮਟਰ
 (B) ਚਨਾ, ਮਟਰ ਅਤੇ ਮੂੰਗਫਲੀ
 (C) ਮਕਈ, ਮਟਰ ਅਤੇ ਜੌਂ
 (D) ਚਨਾ, ਮਕਈ ਅਤੇ ਮੂੰਗਫਲੀ
- 33.** ਇਕ ਟੋਕਰੀ ਵਿਚ ਹੇਠ ਲਿਖੀਆਂ ਸਬਜ਼ੀਆਂ ਪਈਆਂ ਹਨ :
- ਆਲੂ, ਟਮਾਟਰ, ਮੂਲੀ, ਬੈਂਗਣ, ਗਾਜਰ, ਘੀਆ
- ਇਨ੍ਹਾਂ ਵਿਚ ਕਿਹੜੀਆਂ ਦੋ ਸਬਜ਼ੀਆਂ ਸਮਜਾਤ ਸੰਰਚਨਾਵਾਂ ਦਾ ਸਹੀ ਨਿਰੂਪਣ ਕਰਦੀਆਂ ਹਨ ? 1
- (A) ਗਾਜਰ ਅਤੇ ਟਮਾਟਰ
 (B) ਆਲੂ ਅਤੇ ਬੈਂਗਣ
 (C) ਮੂਲੀ ਅਤੇ ਗਾਜਰ
 (D) ਮੂਲੀ ਅਤੇ ਘੀਆ

34. ਅਮੀਬਾ ਵਿਚ ਦੋ ਖੰਡਨ ਪ੍ਰਕਿਰਿਆ ਨੂੰ (ਚਾਰ ਚਰਣਾਂ ਰਾਹੀਂ) ਕਰਮਵਾਰ ਚਿੱਤਰ ਬਣਾ ਕੇ
ਦਰਸਾਓ ।

2

35. ਕੋਈ ਵਿਦਿਆਰਥੀ 10 ਸੈ.ਮੀ. ਫੋਕਸ ਦੂਰੀ ਦੇ ਉੱਤਲ ਲੈਨਜ਼ ਦੀ ਵਰਤੋਂ ਕਰਕੇ ਲੈਨਜ਼
ਤੋਂ ਲਗਭਗ 2 ਮੀ. ਦੂਰੀ ਉਪਰ ਰਖੀ ਹੋਈ ਮੌਮਬਤੀ ਦੀ ਲਾਟ ਨੂੰ ਪਰਦੇ ਉਪਰ ਫੋਕਸਿਤ
ਕਰਦਾ ਹੈ । ਇਸ ਤੋਂ ਪਿਛੋਂ ਉਹ ਲਾਟ ਨੂੰ ਧੀਰੇ-ਧੀਰੇ ਲੈਨਜ਼ ਦੇ ਵਲ ਖਿਸਕਾਂਦਾ ਹੈ ਅਤੇ
ਹਰ ਵਾਰ ਉਸਦੇ ਪ੍ਰਤਿਬਿੰਬ ਨੂੰ ਪਰਦੇ ਉਪਰ ਫੋਕਸਿਤ ਕਰਦਾ ਹੈ ।

2

- (A) ਪਰਦੇ ਉਪਰ ਲਾਟ ਨੂੰ ਫੋਕਸਿਤ ਕਰਨ ਦੇ ਲਈ ਉਸੇ ਲੈਨਜ਼ ਨੂੰ ਕਿਸ ਦਿਸ਼ਾ ਵਿਚ
ਖਿਸਕਾਣਾ ਪੈਂਦਾ ਹੈ ?
- (B) ਪਰਦੇ ਉਪਰ ਲਾਟ ਦੇ ਪ੍ਰਤਿਬਿੰਬ ਦੇ ਸਾਈਜ਼ ਵਿਚ ਕੀ ਅੰਤਰ ਆ ਜਾਂਦਾ ਹੈ ?
- (C) ਪਰਦੇ ਉਪਰ ਲਾਟ ਦੇ ਪ੍ਰਤਿਬਿੰਬ ਦੇ ਤਿਖਾਪਨ ਵਿਚ ਕੀ ਅੰਤਰ ਦਿਖਾਈ ਦੇਂਦਾ
ਹੈ ?
- (D) ਜਦੋਂ ਲਾਟ ਲੈਨਜ਼ ਦੇ ਬਹੁਤ ਕਰੀਬ (ਲਗਭਗ 5 ਸੈ.ਮੀ. ਦੂਰੀ ਤੇ) ਹੁੰਦੀ ਹੈ, ਤਾਂ
ਪਰਦੇ ਉਪਰ ਕੀ ਦਿਖਾਈ ਦੇਂਦਾ ਹੈ ?

36. ਪ੍ਰਯੋਗਸ਼ਾਲਾ ਵਿਚ ਸਾਬੂਣ ਬਨਾਉਣ ਦੇ ਲਈ ਜ਼ਰੂਰੀ ਸਮਾਨ (ਰਸਾਇਣਿਕ ਪਚਾਰਥਾਂ) ਦਾ
ਵਰਣਨ ਕਰੋ । ਸਾਬੂਣੀਕਰਣ ਕਿਰਿਆ ਦੇ ਪ੍ਰਤਿਕਿਰਿਆ ਮਿਸ਼ਰਣ ਦੀ ਪ੍ਰਕਿਰਤੀ
(ਅਸਲੀ/ਖਾਰੀ) ਦਾ ਨਿਰੀਖਣ ਤੁਸੀਂ ਕਿਵੇਂ ਕਰੋਗੇ ? ਸੰਖੇਪ ਵਿਚ ਵਰਣਨ ਕਰੋ ।

2